

 Print Page

## Sri Guru Granth Sahib

Displaying 1276 of

ਮਲਾਰ ਮਹਲਾ ੩ ਅਸਟਪਦੀਆ ਘਰੁ ੧ ॥

Malaar Mehalaa 3 Asattapadheea Ghar 1 ||

Malaar, Third Mehl, Ashtapadees, First House:

ਮਲਾਰ (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੧੨੭੬

ੴ ਸਤਿਗੁਰ ਪ੍ਰਸਾਦਿ ॥

Ik Oankaar Sathigur Prasaadh ||

One Universal Creator God. By The Grace Of The True Guru:

ਮਲਾਰ (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੧੨੭੬

ਕਰਮੁ ਹੋਵੈ ਤਾ ਸਤਿਗੁਰੁ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥

Karam Hovai Thaa Sathigur Paaeeai Vin Karamai Paaeiaa N Jaae ||

If it is in his karma, then he finds the True Guru; without such karma, He cannot be found.

ਮਲਾਰ (ਮਃ ੩) ਅਸਟ. (੧) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੭੬ ਪੰ. ੨

Raag Malar Guru Amar Das

ਸਤਿਗੁਰੁ ਮਿਲਿਐ ਕੰਚਨੁ ਹੋਈਐ ਜਾਂ ਹਰਿ ਕੀ ਹੋਇ ਰਜਾਇ ॥੧॥

Sathigur Miliyai Kanchan Hooeai Jaan Har Kee Hoe Rajaae ||1||

He meets the True Guru, and he is transformed into gold, if it is the Lord's Will. ||1||

ਮਲਾਰ (ਮਃ ੩) ਅਸਟ. (੧) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੭੬ ਪੰ. ੨

Raag Malar Guru Amar Das

ਮਨ ਮੇਰੇ ਹਰਿ ਹਰਿ ਨਾਮਿ ਚਿਤੁ ਲਾਇ ॥

Man Maerae Har Har Naam Chith Laae ||

O my mind, focus your consciousness on the Name of the Lord, Har, Har.

ਮਲਾਰ (ਮਃ ੩) ਅਸਟ. (੧) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੭੬ ਪੰ. ੩

Raag Malar Guru Amar Das

ਸਤਿਗੁਰ ਤੇ ਹਰਿ ਪਾਈਐ ਸਾਚਾ ਹਰਿ ਸਿਉ ਰਹੈ ਸਮਾਇ ॥੧॥ ਰਹਾਉ ॥

Sathigur Thae Har Paaeeai Saachaa Har Sio Rehai Samaae ||1|| Rehaao ||

The Lord is found through the True Guru, and then he remains merged with the True Lord. ||1||Pause||

ਮਲਾਰ (ਮਃ ੩) ਅਸਟ. (੧) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੭੬ ਪੰ. ੩

Raag Malar Guru Amar Das

ਸਤਿਗੁਰ ਤੇ ਗਿਆਨੁ ਉਪਜੈ ਤਾਂ ਇਹ ਸੰਸਾ ਜਾਇ ॥

Sathigur Thae Giaan Oopajai Thaan Eih Sansaa Jaae ||

Spiritual wisdom wells up through the True Guru, and then this cynicism is dispelled.

ਮਲਾਰ (ਮਃ ੩) ਅਸਟ. (੧) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੭੬ ਪੰ. ੪

Raag Malar Guru Amar Das

ਸਤਿਗੁਰ ਤੇ ਹਰਿ ਬੁਝੀਐ ਗਰਭ ਜੋਨੀ ਨਹ ਪਾਇ ॥੨॥

Sathigur Thae Har Bujheeai Garabh Jonee Neh Paae ||2||

Through the True Guru, the Lord is realized, and then, he is not consigned to the womb of reincarnation ever again. ||2||

ਮਲਾਰ (ਮਃ ੩) ਅਸਟ. (੧) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੭੬ ਪੰ. ੪

Raag Malar Guru Amar Das

ਗੁਰ ਪਰਸਾਦੀ ਜੀਵਤ ਮਰੈ ਮਰਿ ਜੀਵੈ ਸਬਦੁ ਕਮਾਇ ॥

Gur Parasaadhee Jeevath Marai Mar Jeevai Sabadh Kamaae ||

By Guru's Grace, the mortal dies in life, and by so dying, lives to practice the Word of the Shabad.

ਮਲਾਰ (ਮਃ ੩) ਅਸਟ. (੧) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੭੬ ਪੰ. ੫

Raag Malar Guru Amar Das

ਮੁਕਤਿ ਦੁਆਰਾ ਸੋਈ ਪਾਏ ਜਿ ਵਿਚਹੁ ਆਪੁ ਗਵਾਇ ॥੩॥

Mukath Dhuaaraa Soee Paaeae J Vichahu Aap Gavaae ||3||

He alone finds the Door of Salvation, who eradicates self-conceit from within himself. ||3||

ਮਲਾਰ (ਮਃ ੩) ਅਸਟ. (੧) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੭੬ ਪੰ. ੫

Raag Malar Guru Amar Das

ਗੁਰ ਪਰਸਾਦੀ ਸਿਵ ਘਰਿ ਜੰਮੈ ਵਿਚਹੁ ਸਕਤਿ ਗਵਾਇ ॥

Gur Parasaadhee Siv Ghar Janmai Vichahu Sakath Gavaae ||

By Guru's Grace, the mortal is reincarnated into the Home of the Lord, having eradicated Maya from within.

ਮਲਾਰ (ਮਃ ੩) ਅਸਟ. (੧) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੭੬ ਪੰ. ੬

Raag Malar Guru Amar Das

ਅਚਰੁ ਚਰੈ ਬਿਬੇਕ ਬੁਧਿ ਪਾਏ ਪੁਰਖੈ ਪੁਰਖੁ ਮਿਲਾਇ ॥੪॥

Achar Charai Bibaek Budhh Paaeae Purakhai Purakh Milaae ||4||

He eats the uneatable, and is blessed with a discriminating intellect; he meets the Supreme Person, the Primal Lord God. ||4||

ਮਲਾਰ (ਮਃ ੩) ਅਸਟ. (੧) ੪:੨ - ਗੁਰੂ ਗ੍ਰੰਥ ਸਾਹਿਬ : ਅੰਗ ੧੨੭੬ ਪੰ. ੬  
Raag Malar Guru Amar Das

ਧਾਤੁਰ ਬਾਜੀ ਸੰਸਾਰੁ ਅਚੇਤੁ ਹੈ ਚਲੈ ਮੂਲੁ ਗਵਾਇ ॥

Dhhaathur Baajee Sansaar Achaeth Hai Chalai Mool Gavaae ||

The world is unconscious, like a passing show; the mortal departs, having lost his capital.

ਮਲਾਰ (ਮਃ ੩) ਅਸਟ. (੧) ੫:੧ - ਗੁਰੂ ਗ੍ਰੰਥ ਸਾਹਿਬ : ਅੰਗ ੧੨੭੬ ਪੰ. ੭  
Raag Malar Guru Amar Das

ਲਾਹਾ ਹਰਿ ਸਤਸੰਗਤਿ ਪਾਈਐ ਕਰਮੀ ਪਲੈ ਪਾਇ ॥੫॥

Laahaa Har Sathasangath Paaeeai Karamee Palai Paae ||5||

The profit of the Lord is obtained in the Sat Sangat, the True Congregation; by good karma, it is found. ||5||

ਮਲਾਰ (ਮਃ ੩) ਅਸਟ. (੧) ੫:੨ - ਗੁਰੂ ਗ੍ਰੰਥ ਸਾਹਿਬ : ਅੰਗ ੧੨੭੬ ਪੰ. ੮  
Raag Malar Guru Amar Das

ਸਤਿਗੁਰੁ ਵਿਣੁ ਕਿਨੈ ਨ ਪਾਇਆ ਮਨਿ ਵੇਖਹੁ ਰਿਦੈ ਬੀਚਾਰਿ ॥

Sathigur Vin Kinai N Paaeiaa Man Vaekhahu Ridhai Beechaar ||

Without the True Guru, no one finds it; see this in your mind, and consider this in your heart.

ਮਲਾਰ (ਮਃ ੩) ਅਸਟ. (੧) ੬:੧ - ਗੁਰੂ ਗ੍ਰੰਥ ਸਾਹਿਬ : ਅੰਗ ੧੨੭੬ ਪੰ. ੮  
Raag Malar Guru Amar Das

ਵਡਭਾਗੀ ਗੁਰੁ ਪਾਇਆ ਭਵਜਲੁ ਉਤਰੇ ਪਾਰਿ ॥੬॥

Vaddabhaagee Gur Paaeiaa Bhavajal Outharae Paar ||6||

By great good fortune, the mortal finds the Guru, and crosses over the terrifying world-ocean. ||6||

ਮਲਾਰ (ਮਃ ੩) ਅਸਟ. (੧) ੬:੨ - ਗੁਰੂ ਗ੍ਰੰਥ ਸਾਹਿਬ : ਅੰਗ ੧੨੭੬ ਪੰ. ੯  
Raag Malar Guru Amar Das

ਹਰਿ ਨਾਮਾਂ ਹਰਿ ਟੇਕ ਹੈ ਹਰਿ ਹਰਿ ਨਾਮੁ ਅਧਾਰੁ ॥

Har Naamaan Har Ttaek Hai Har Har Naam Adhhaar ||

The Name of the Lord is my Anchor and Support. I take only the Support of the Name of the Lord, Har, Har.

ਮਲਾਰ (ਮਃ ੩) ਅਸਟ. (੧) ੭:੧ - ਗੁਰੂ ਗ੍ਰੰਥ ਸਾਹਿਬ : ਅੰਗ ੧੨੭੬ ਪੰ. ੯  
Raag Malar Guru Amar Das

ਕ੍ਰਿਪਾ ਕਰਹੁ ਗੁਰੁ ਮੇਲਹੁ ਹਰਿ ਜੀਉ ਪਾਵਉ ਮੋਖ ਦੁਆਰੁ ॥੭॥

Kirapaa Karahu Gur Maelahu Har Jeeo Paavo Mokh Dhuaar ||7||

O Dear Lord, please be kind and lead me to meet the Guru, that I may find the Door of Salvation. ||7||

ਮਲਾਰ (ਮਃ ੩) ਅਸਟ. (੧) ੭:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੭੬ ਪੰ. ੧੦

*Raag Malar Guru Amar Das*

ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ ਮੇਟਣਾ ਨ ਜਾਇ ॥

Masathak Lilaatt Likhiaa Dhhur Thaakur Maettanaa N Jaae ||

The pre-ordained destiny inscribed on the mortal's forehead by our Lord and Master cannot be erased.

ਮਲਾਰ (ਮਃ ੩) ਅਸਟ. (੧) ੮:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੭੬ ਪੰ. ੧੦

*Raag Malar Guru Amar Das*

ਨਾਨਕ ਸੇ ਜਨ ਪੂਰਨ ਹੋਏ ਜਿਨ ਹਰਿ ਭਾਣਾ ਭਾਇ ॥੮॥੧॥

Naanak Sae Jan Pooran Hoeae Jin Har Bhaanaa Bhaae ||8||1||

O Nanak, those humble beings are perfect, who are pleased by the Lord's Will. ||8||1||

ਮਲਾਰ (ਮਃ ੩) ਅਸਟ. (੧) ੮:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੭੬ ਪੰ. ੧੧

*Raag Malar Guru Amar Das*

ਮਲਾਰ ਮਹਲਾ ੩ ॥

Malaar Mehalaa 3 ||

Malaar, Third Mehl:

ਮਲਾਰ (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੧੨੭੬

ਬੇਦ ਬਾਣੀ ਜਗੁ ਵਰਤਦਾ ਤ੍ਰੈ ਗੁਣ ਕਰੇ ਬੀਚਾਰੁ ॥

Baedh Baanee Jag Varathadhaa Thrhai Gun Karae Beechaar ||

The world is involved with the words of the Vedas, thinking about the three gunas - the three dispositions.

ਮਲਾਰ (ਮਃ ੩) ਅਸਟ. (੨) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੭੬ ਪੰ. ੧੨

*Raag Malar Guru Amar Das*

ਬਿਨੁ ਨਾਵੈ ਜਮ ਡੰਡੁ ਸਹੈ ਮਰਿ ਜਨਮੈ ਵਾਰੋ ਵਾਰ ॥

Bin Naavai Jam Ddandd Sehai Mar Janamai Vaaro Vaar ||

Without the Name, it suffers punishment by the Messenger of Death; it comes and goes in reincarnation, over and over again.

ਮਲਾਰ (ਮਃ ੩) ਅਸਟ. (੨) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੭੬ ਪੰ. ੧੨

*Raag Malar Guru Amar Das*

ਸਤਿਗੁਰ ਭੇਟੇ ਮੁਕਤਿ ਹੋਇ ਪਾਏ ਮੋਖ ਦੁਆਰੁ ॥੧॥

Sathigur Bhaettae Mukath Hoe Paaeae Mokh Dhuaar ||1||

Meeting with the True Guru, the world is liberated, and finds the Door of Salvation. ||1||

ਮਲਾਰ (ਮਃ ੩) ਅਸਟ. (੨) ੧:੩ - ਗੁਰੂ ਗ੍ਰੰਥ ਸਾਹਿਬ : ਅੰਗ ੧੨੭੬ ਪੰ. ੧੨  
Raag Malar Guru Amar Das

ਮਨ ਰੇ ਸਤਿਗੁਰੁ ਸੇਵਿ ਸਮਾਇ ॥

Man Rae Sathigur Saev Samaae ||

O mortal, immerse yourself in service to the True Guru.

ਮਲਾਰ (ਮਃ ੩) ਅਸਟ. (੨) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੧੨੭੬ ਪੰ. ੧੩  
Raag Malar Guru Amar Das

ਵਡੈ ਭਾਗਿ ਗੁਰੁ ਪੂਰਾ ਪਾਇਆ ਹਰਿ ਹਰਿ ਨਾਮੁ ਧਿਆਇ ॥੧॥ ਰਹਾਉ ॥

Vaddai Bhaag Gur Pooraa Paaeiaa Har Har Naam Dhiaae ||1|| Rehaao ||

By great good fortune, the mortal finds the Perfect Guru, and meditates on the Name of the Lord, Har, Har.  
||1||Pause||

ਮਲਾਰ (ਮਃ ੩) ਅਸਟ. (੨) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੧੨੭੬ ਪੰ. ੧੩  
Raag Malar Guru Amar Das

ਹਰਿ ਆਪਣੈ ਭਾਣੈ ਸ੍ਰਿਸਟਿ ਉਪਾਈ ਹਰਿ ਆਪੇ ਦੇਇ ਅਧਾਰੁ ॥

Har Aapanai Bhaanai Srisatt Oupaaee Har Aapae Dhaee Adhhaar ||

The Lord, by the Pleasure of His Own Will, created the Universe, and the Lord Himself gives it sustenance and support.

ਮਲਾਰ (ਮਃ ੩) ਅਸਟ. (੨) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੧੨੭੬ ਪੰ. ੧੪  
Raag Malar Guru Amar Das

ਹਰਿ ਆਪਣੈ ਭਾਣੈ ਮਨੁ ਨਿਰਮਲੁ ਕੀਆ ਹਰਿ ਸਿਉ ਲਾਗਾ ਪਿਆਰੁ ॥

Har Aapanai Bhaanai Man Niramal Keeaa Har Sio Laagaa Pjaar ||

The Lord, by His Own Will, makes the mortal's mind immaculate, and lovingly attunes him to the Lord.

ਮਲਾਰ (ਮਃ ੩) ਅਸਟ. (੨) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੧੨੭੬ ਪੰ. ੧੫  
Raag Malar Guru Amar Das

ਹਰਿ ਕੈ ਭਾਣੈ ਸਤਿਗੁਰੁ ਭੇਟਿਆ ਸਭੁ ਜਨਮੁ ਸਵਾਰਣਹਾਰੁ ॥੨॥

Har Kai Bhaanai Sathigur Bhaettiaa Sabh Janam Savaaranehaar ||2||

The Lord, by His Own Will, leads the mortal to meet the True Guru, the Embellisher of all his lives. ||2||

ਮਲਾਰ (ਮਃ ੩) ਅਸਟ. (੨) ੨:੩ - ਗੁਰੂ ਗ੍ਰੰਥ ਸਾਹਿਬ : ਅੰਗ ੧੨੭੬ ਪੰ. ੧੫  
Raag Malar Guru Amar Das

ਵਾਹੁ ਵਾਹੁ ਬਾਣੀ ਸਤਿ ਹੈ ਗੁਰਮੁਖਿ ਬੁਝੈ ਕੋਇ ॥

Vaahu Vaahu Baanee Sath Hai Guramukh Boojhai Koe ||

Waaho! Waaho! Blessed and Great is the True Word of His Bani. Only a few, as Gurmukh, understand.

ਮਲਾਰ (ਮਃ ੩) ਅਸਟ. (੨) ੩:੧ - ਗੁਰੂ ਗ੍ਰੰਥ ਸਾਹਿਬ : ਅੰਗ ੧੨੭੬ ਪੰ. ੧੬

*Raag Malar Guru Amar Das*

ਵਾਹੁ ਵਾਹੁ ਕਰਿ ਪ੍ਰਭੁ ਸਾਲਾਹੀਐ ਤਿਸੁ ਜੇਵਡੁ ਅਵਰੁ ਨ ਕੋਇ ॥

Vaahu Vaahu Kar Prabh Saalaaheeai This Jaevadd Avar N Koe ||

Waaho! Waaho! Praise God as Great! No one else is as Great as He.

ਮਲਾਰ (ਮਃ ੩) ਅਸਟ. (੨) ੩:੨ - ਗੁਰੂ ਗ੍ਰੰਥ ਸਾਹਿਬ : ਅੰਗ ੧੨੭੬ ਪੰ. ੧੬

*Raag Malar Guru Amar Das*

ਆਪੇ ਬਖਸੇ ਮੇਲਿ ਲਏ ਕਰਮਿ ਪਰਾਪਤਿ ਹੋਇ ॥੩॥

Aapae Bakhasae Mael Leae Karam Paraapath Hoe ||3||

When God's Grace is received, He Himself forgives the mortal, and unites him with Himself. ||3||

ਮਲਾਰ (ਮਃ ੩) ਅਸਟ. (੨) ੩:੩ - ਗੁਰੂ ਗ੍ਰੰਥ ਸਾਹਿਬ : ਅੰਗ ੧੨੭੬ ਪੰ. ੧੭

*Raag Malar Guru Amar Das*

ਸਾਚਾ ਸਾਹਿਬੁ ਮਾਹਰੇ ਸਤਿਗੁਰਿ ਦੀਆ ਦਿਖਾਇ ॥

Saachaa Saahib Maaharo Sathigur Dheeaa Dhikhaae ||

The True Guru has revealed our True, Supreme Lord and Master.

ਮਲਾਰ (ਮਃ ੩) ਅਸਟ. (੨) ੪:੧ - ਗੁਰੂ ਗ੍ਰੰਥ ਸਾਹਿਬ : ਅੰਗ ੧੨੭੬ ਪੰ. ੧੭

*Raag Malar Guru Amar Das*

ਅੰਮ੍ਰਿਤੁ ਵਰਸੈ ਮਨੁ ਸੰਤੋਖੀਐ ਸਚਿ ਰਹੈ ਲਿਵ ਲਾਇ ॥

Anmrith Varasai Man Santhokheeai Sach Rehai Liv Laae ||

The Ambrosial Nectar rains down and the mind is satisfied, remaining lovingly attuned to the True Lord.

ਮਲਾਰ (ਮਃ ੩) ਅਸਟ. (੨) ੪:੨ - ਗੁਰੂ ਗ੍ਰੰਥ ਸਾਹਿਬ : ਅੰਗ ੧੨੭੬ ਪੰ. ੧੮

*Raag Malar Guru Amar Das*

ਹਰਿ ਕੈ ਨਾਇ ਸਦਾ ਹਰੀਆਵਲੀ ਫਿਰਿ ਸੁਕੈ ਨਾ ਕੁਮਲਾਇ ॥੪॥

Har Kai Naae Sadhaa Hareeaavalee Fir Sukai Naa Kumalaae ||4||

In the Lord's Name, it is forever rejuvenated; it shall never wither and dry up again. ||4||

ਮਲਾਰ (ਮਃ ੩) ਅਸਟ. (੨) ੪:੩ - ਗੁਰੂ ਗ੍ਰੰਥ ਸਾਹਿਬ : ਅੰਗ ੧੨੭੬ ਪੰ. ੧੮

*Raag Malar Guru Amar Das*